

ਬਿਲਾਵਲੁ ਮਹਲਾ ੩ ॥

Bilaaval, Third Mehl:

ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥

The Lord Himself attaches the Gurmukh to His Love;

ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥

joyful melodies permeate his home, and he is embellished with the Word of the Guru's Shabad.

ਮੰਗਲੁ ਨਾਰੀ ਗਾਵਹਿ ਆਏ ॥

The women come and sing the songs of joy.

ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥

Meeting with their Beloved, lasting peace is obtained. ||1||

ਹਉ ਤਿਨ ਬਲਿਹਾਰੈ ਜਿਨ੍ ਹਰਿ ਮੰਨਿ ਵਸਾਏ ॥

I am a sacrifice to those, whose minds are filled with the Lord.

ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥੧॥ ਰਹਾਉ ॥

Meeting with the humble servant of the Lord, peace is obtained, and one intuitively sings the Glorious Praises of the Lord. ||1||Pause||

ਸਦਾ ਰੰਗਿ ਰਾਤੇ ਤੇਰੈ ਚਾਏ ॥

They are always imbued with Your Joyful Love;

ਹਰਿ ਜੀਉ ਆਪਿ ਵਸੈ ਮਨਿ ਆਏ ॥

O Dear Lord, You Yourself come to dwell in their minds.

ਆਪੇ ਸੋਭਾ ਸਦ ਹੀ ਪਾਏ ॥

They obtain eternal glory.

ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥

The Gurmukhs are united in the Lord's Union. ||2||

ਗੁਰਮੁਖਿ ਰਾਤੇ ਸਬਦਿ ਰੰਗਾਏ ॥

The Gurmukhs are imbued with the love of the Word of the Shabad.

ਨਿਜ ਘਰਿ ਵਾਸਾ ਹਰਿ ਗੁਣ ਗਾਏ ॥

They abide in the home of their own being, singing the Glorious Praises of the Lord.

ਰੰਗਿ ਚਲੁਲੈ ਹਰਿ ਰਸਿ ਭਾਏ ॥

They are dyed in the deep crimson color of the Lord's Love; they look so beautiful.

ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥

This dye never fades away; they are absorbed in the True Lord. ||3||

ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥

The Shabad deep within the nucleus of the self dispels the darkness of ignorance.

ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥

Meeting with my Friend, the True Guru, I have obtained spiritual wisdom.

ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥

Those who are attuned to the True Lord, do not have to enter the cycle of reincarnation again.

ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥

O Nanak, my Perfect Guru implants the Naam, the Name of the Lord, deep within. ||4||5||